

ਭੈਰਉ ਮਹਲਾ ੫ ॥ ਨਿੰਦਕ ਕਉ ਫਿਟਕੇ ਸੰਸਾਰੁ ॥ ਨਿੰਦਕ ਕਾ ਝੂਠਾ ਬਿਉਹਾਰੁ ॥ ਨਿੰਦਕ ਕਾ ਮੈਲਾ
ਆਚਾਰੁ ॥ ਦਾਸ ਅਪੁਨੇ ਕਉ ਰਾਖਨਹਾਰੁ ॥ ੧ ॥ ਨਿੰਦਕੁ ਮੁਆ ਨਿੰਦਕ ਕੈ ਨਾਲਿ ॥ ਪਾਰਬ੍ਰਹਮ
ਪਰਮੇਸਰਿ ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥ ਨਿੰਦਕ ਕਾ ਕਹਿਆ ਕੋਇ
ਨ ਮਾਨੈ ॥ ਨਿੰਦਕ ਝੂਠੁ ਬੋਲਿ ਪਛੁਤਾਨੇ ॥ ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥ ਨਿੰਦਕ ਕਉ ਦਈ
ਛੋਡੈ ਨਾਹਿ ॥੨॥ ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥ ਨਿੰ ਦਕ ਕਉ ਲਾਗੈ ਦੁਖ ਸਾਂਗੈ ॥ ਬਗੁਲੇ
ਜਿਉ ਰਹਿਆ ਪੰਖ ਪਸਾਰਿ ॥ ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥ ੩ ॥ ਅੰਤਰਜਾਮੀ ਕਰਤਾ
ਸੋਇ ॥ ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥ ਹਰਿ ਕਾ ਦਾਸੁ ਸਾਚਾ ਦਰਬਾਰਿ ॥ ਜਨ ਨਾਨਕ
ਕਹਿਆ ਤਤੁ ਬੀਚਾਰਿ ॥੪॥੪੧॥੫੪॥ {ਪੰਨਾ 1151-1152}

ਪਦਅਰਥ:- ਨਿੰਦਕ—ਦੂਜਿਆਂ ਉੱਤੇ ਚਿੱਕੜ ਸੁੱਟਣ ਵਾਲਾ, ਦੂਜਿਆਂ ਉੱਤੇ ਤੁਹਮਤਾਂ ਲਾਣ ਵਾਲਾ। ਕਉ—ਨੂੰ।
ਫਿਟਕੇ—ਫਿਟਕਾਰਾਂ ਪਾਂਦਾ ਹੈ। ਬਿਉਹਾਰ—(ਤੁਹਮਤਾਂ ਲਾਣ ਵਾਲਾ) ਕਸਬ। ਮੈਲਾ—ਗੰਦਾ, ਵਿਕਾਰਾਂ-
ਭਰਿਆ। ਆਚਾਰੁ—ਆਚਰਨ। ਰਾਖਨਹਾਰੁ—(ਵਿਕਾਰਾਂ ਤੋਂ) ਬਚਾ ਸਕਣ ਵਾਲਾ।1।

ਮੁਆ—ਆਤਮਕ ਮੌਤੇ ਮਰ ਜਾਂਦਾ ਹੈ। ਕੈ ਨਾਲਿ—ਦੀ ਸੁਹਬਤ ਵਿਚ। ਪਰਮੇਸਰਿ—ਪਰਮੇਸਰ ਨੇ। ਰਾਖੇ—
(ਸਦਾ) ਰੱਖਿਆ ਕੀਤੀ। ਕੈ ਸਿਰਿ—ਦੇ ਸਿਰ ਉੱਤੇ। ਕੜਕਿਓ—ਕੂਕਦਾ ਰਹਿੰਦਾ ਹੈ। ਕਾਲੁ—ਆਤਮਕ ਮੌਤ।1।
ਰਹਾਉ।

ਨ ਮਾਨੈ—ਇਤਬਾਰ ਨਹੀਂ ਕਰਦਾ। ਬੋਲਿ—ਬੋਲ ਕੇ। ਪਛੁਤਾਨੇ—ਅਫਸੋਸ ਕਰਦੇ ਹਨ। ਹਾਥ ਪਛੋਰਹਿ—
(ਆਪਣੇ) ਹੱਥ (ਮੱਥੇ ਤੇ) ਮਾਰਦੇ ਹਨ। ਧਰਨਿ—ਧਰਤੀ। ਦਈ—ਪਰਮਾਤਮਾ।2।

ਨ ਮਾਗੈ—ਨਹੀਂ ਮੰਗਦਾ, ਨਹੀਂ ਚਾਹੁੰਦਾ। ਦੁਖੁ ਸਾਂਗੈ—ਬਰਛੀ (ਵੱਜਣ) ਦਾ ਦੁੱਖ। ਪੰਖ—ਖੰਡ। ਪਸਾਰਿ
ਰਹਿਆ—ਖਿਲਾਰੀ ਰੱਖਦਾ ਹੈ। ਤੇ—ਤੋਂ। ਤਾਂ—ਤਦੋਂ। ਬੀਚਾਰਿ—ਵਿਚਾਰਿ, ਵਿਚਾਰ ਕੇ।3।

ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ। ਨਿਹਚਲੁ—ਅਟੱਲ, ਜ਼ਰੂਰ ਵਾਪਰਨ ਵਾਲਾ। ਸਾਚਾ—
ਅਡੋਲ ਜੀਵਨ ਵਾਲਾ। ਦਰਬਾਰਿ—ਪ੍ਰਭੂ ਦੀ ਹਜ਼ੂਰੀ ਵਿਚ। ਤਤੁ—ਅਸਲੀਅਤ। ਨਾਨਕ—ਹੇ ਨਾਨਕ!।4।

ਅਰਥ:- ਹੇ ਭਾਈ! (ਸੰਤ ਜਨਾਂ ਉੱਤੇ) ਤੁਹਮਤਾਂ ਲਾਣ ਵਾਲਾ ਮਨੁੱਖ ਤੁਹਮਤਾਂ ਲਾਣ ਵਾਲੇ ਦੀ ਸੁਹਬਤ ਵਿਚ ਰਹਿ
ਕੇ ਆਤਮਕ ਮੌਤ ਸਹੇੜ ਲੈਂਦਾ ਹੈ। ਪ੍ਰਭੂ-ਪਰਮੇਸਰ ਨੇ (ਵਿਕਾਰਾਂ ਵਿਚ ਡਿੱਗਣ ਵਲੋਂ ਸਦਾ ਹੀ ਆਪਣੇ) ਸੇਵਕਾਂ ਦੀ
ਰੱਖਿਆ ਕੀਤੀ ਹੈ, ਪਰ ਉਹਨਾਂ ਉੱਤੇ ਤੁਹਮਤਾਂ ਲਾਣ ਵਾਲਿਆਂ ਦੇ ਸਿਰ ਉੱਤੇ ਆਤਮਕ ਮੌਤ (ਸਦਾ) ਗੱਜਦੀ
ਰਹਿੰਦੀ ਹੈ।1। ਰਹਾਉ।

ਹੇ ਭਾਈ! ਸੰਤ ਜਨਾਂ ਉੱਤੇ ਤੁਹਮਤਾਂ ਲਾਣ ਵਾਲੇ ਮਨੁੱਖ ਨੂੰ ਸਾਰਾ ਜਗਤ ਫਿਟਕਾਰਾਂ ਪਾਂਦਾ ਹੈ (ਕਿਉਂਕਿ ਜਗਤ
ਜਾਣਦਾ ਹੈ ਕਿ) ਤੁਹਮਤਾਂ ਲਾਣ ਦਾ ਇਹ ਕਸਬ ਝੂਠਾ ਹੈ। ਹੇ ਭਾਈ! (ਤੁਹਮਤਾਂ ਲਾ ਲਾ ਕੇ) ਤੁਹਮਤਾਂ ਲਾਣ ਵਾਲੇ
ਦਾ ਆਪਣਾ ਆਚਰਨ ਹੀ ਗੰਦਾ ਹੋ ਜਾਂਦਾ ਹੈ। ਪਰ ਪਰਮਾਤਮਾ ਆਪਣੇ ਸੇਵਕ ਨੂੰ (ਵਿਕਾਰਾਂ ਵਿਚ ਡਿੱਗਣ ਤੋਂ)
ਆਪ ਬਚਾਈ ਰੱਖਦਾ ਹੈ।1।

ਹੇ ਭਾਈ! ਸੰਤ ਜਨਾਂ ਉੱਤੇ ਤੁਹਮਤਾਂ ਲਾਣ ਵਾਲਿਆਂ ਦੀ ਗੱਲ ਨੂੰ ਕੋਈ ਭੀ ਮਨੁੱਖ ਸੱਚ ਨਹੀਂ ਮੰਨਦਾ ਤੁਹਮਤਾਂ
ਲਾਣ ਵਾਲੇ ਝੂਠ ਬੋਲ ਕੇ (ਫਿਰ) ਅਫਸੋਸ ਹੀ ਕਰਦੇ ਹਨ, (ਨਸ਼ਰ ਹੋਣ ਤੇ ਨਿੰਦਕ) ਹੱਥ ਮੱਥੇ ਉੱਤੇ ਮਾਰਦੇ ਹਨ ਤੇ
ਆਪਣਾ ਸਿਰ ਧਰਤੀ ਨਾਲ ਪਟਕਾਂਦੇ ਹਨ (ਭਾਵ, ਬਹੁਤ ਹੀ ਸ਼ਰਮਿੰਦੇ ਹੁੰਦੇ ਹਨ)। (ਪਰ ਉਜਾਂ ਲਾਣ ਦੀ ਵਾਦੀ
ਵਿਚ ਦੋਖੀ ਮਨੁੱਖ ਅਜਿਹਾ ਫਸਦਾ ਹੈ ਕਿ) ਪਰਮਾਤਮਾ ਉਸ ਦੋਖੀ ਨੂੰ (ਉਸ ਦੇ ਆਪਣੇ ਤਣੇ ਨਿੰਦਾ ਦੇ ਜਾਲ

ਵਿਚੋਂ) ਛੁਟਕਾਰਾ ਨਹੀਂ ਦੇਂਦਾ।2।

ਹੇ ਭਾਈ! ਪਰਮਾਤਮਾ ਦਾ ਭਗਤ (ਉਸ ਦੋਖੀ ਦਾ ਭੀ) ਰਤਾ ਭਰ ਭੀ ਬੁਰਾ ਨਹੀਂ ਮੰਗਦਾ (ਇਹ ਨਹੀਂ ਚਾਹੁੰਦਾ ਕਿ ਉਸ ਦਾ ਕੋਈ ਨੁਕਸਾਨ ਹੋਵੇ। ਫਿਰ ਭੀ) ਦੋਖੀ ਨੂੰ (ਆਪਣੀ ਹੀ ਕਰਤੂਤ ਦਾ ਅਜਿਹਾ) ਦੁੱਖ ਅੱਪੜਦਾ ਹੈ (ਜਿਵੇਂ) ਬਰਛੀ (ਲੱਗਣ) ਦਾ (ਦੁੱਖ ਹੁੰਦਾ ਹੈ)। ਹੇ ਭਾਈ! ਸੰਤ ਜਨਾਂ ਉਤੇ ਉਜਾਂ ਲਾਣ ਵਾਲਾ ਮਨੁੱਖ ਆਪ ਬਗਲੇ ਵਾਂਗ ਖੰਡ ਖਿਲਾਰੀ ਰੱਖਦਾ ਹੈ (ਆਪਣੇ ਆਪ ਨੂੰ ਚੰਗੇ ਜੀਵਨ ਵਾਲਾ ਪਰਗਟ ਕਰਦਾ ਹੈ, ਪਰ ਜਦੋਂ ਹੀ ਉਹ) ਮੂਹੋਂ (ਤੁਹਮਤਾਂ ਦੇ) ਬਚਨ ਬੋਲਦਾ ਹੈ ਤਦੋਂ ਉਹ (ਝੂਠਾ ਦੋਖੀ) ਮਿਥਿਆ ਜਾ ਕੇ (ਲੋਕਾਂ ਵਲੋਂ) ਦੁਰਕਾਰਿਆ ਜਾਂਦਾ ਹੈ।3।

ਹੇ ਭਾਈ! ਉਹ ਕਰਤਾਰ ਆਪ ਹੀ ਹਰੇਕ ਦੇ ਦਿਲ ਦੀ ਜਾਣਦਾ ਹੈ। ਉਸ ਦਾ ਸੇਵਕ ਜੋ ਕੁਝ ਕਰਦਾ ਹੈ ਉਹ ਪੱਥਰ ਦੀ ਲਕੀਰ ਹੁੰਦਾ ਹੈ (ਉਸ ਵਿਚ ਰਤਾ ਭਰ ਝੂਠ ਨਹੀਂ ਹੁੰਦਾ, ਉਹ ਕਿਸੇ ਦੀ ਬੁਰਾਈ ਵਾਸਤੇ ਨਹੀਂ ਹੁੰਦਾ)। ਹੇ ਨਾਨਕ! ਪ੍ਰਭੂ ਦੇ ਸੇਵਕਾਂ ਨੇ ਵਿਚਾਰ ਕੇ ਇਹ ਤੱਤ ਕਹਿ ਦਿੱਤਾ ਹੈ ਕਿ ਪਰਮਾਤਮਾ ਦਾ ਸੇਵਕ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖਰੂ ਹੁੰਦਾ ਹੈ।4। 4। 54।